

ਮੈਂ ਬਉਰੀ ਮੇਰਾ ਰਾਮੁ ਭਤਾਰੁ ॥ ਰਚਿ ਰਚਿ ਤਾ ਕਉ ਕਰਉ ਸਿੰਗਾਰੁ ॥੧॥ ਭਲੇ ਨਿੰਦਉ ਭਲੇ  
ਨਿੰਦਉ ਭਲੇ ਨਿੰਦਉ ਲੋਗੁ ॥ ਤਨੁ ਮਨੁ ਰਾਮ ਪਿਆਰੇ ਜੇਗੁ ॥੧॥ ਰਹਾਉ ॥ ਬਾਦੁ ਬਿਬਾਦੁ  
ਕਾਹੁ ਸਿਉ ਨ ਕੀਜੈ ॥ ਰਸਨਾ ਰਾਮ ਰਸਾਇਨੁ ਪੀਜੈ ॥੨॥ ਅਬ ਜੀਅ ਜਾਨਿ ਐਸੀ ਬਨਿ  
ਆਈ ॥ ਮਿਲਉ ਗੁਪਾਲ ਨੀਸਾਨੁ ਬਜਾਈ ॥੩॥ ਉਸਤਤਿ ਨਿੰਦਾ ਕਰੈ ਨਰੁ ਕੋਈ ॥ ਨਾਮੇ  
ਸ੍ਰੀਰੰਗੁ ਭੇਟਲ ਸੇਈ ॥੪॥੪॥ {ਪੰਨਾ 1164}

ਪਦਅਰਥ:- ਬਉਰੀ—ਕਮਲੀ, ਝੱਲੀ। ਭਤਾਰੁ—ਖਸਮ। ਰਚਿ ਰਚਿ—ਫਬ ਫਬ ਕੇ। ਤਾ ਕਉ—  
ਉਸ ਭਤਾਰ ਦੀ ਖਾਤਰ, ਉਸ ਭਤਾਰ ਨੂੰ ਮਿਲਣ ਲਈ।1।

ਨਿੰਦਉ ਲੋਗੁ—ਜਗਤ ਬੇ-ਸ਼ੱਕ ਨਿੰਦਾ ਕਰੇ {ਨੋਟ:- ਲਫਜ਼ 'ਨਿੰਦਉ' ਹੁਕਮੀ ਭਵਿੱਖਤ, ਅੱਨ ਪੁਰਖ  
ਤੇ ਇਕ-ਵਚਨ ਹੈ}। ਜੇਗੁ—ਜੇਗਾ, ਵਾਸਤੇ।1। ਰਹਾਉ।

ਬਾਦੁ ਬਿਬਾਦੁ—ਝਗੜਾ, ਬਹਿਸ। ਰਸਾਇਨੁ—ਰਸਾਂ ਦਾ ਘਰ, ਸ੍ਰੇਸ਼ਟ ਰਸ।2।

ਜੀਅ ਜਾਨਿ—ਮਨ ਵਿਚ ਸਮਝ ਕੇ। ਐਸੀ ਬਨਿ ਆਈ—ਅਜਿਹੀ ਹਾਲਤ ਬਣ ਗਈ ਹੈ।  
ਮਿਲਉ—ਮੈਂ ਮਿਲ ਰਹੀ ਹਾਂ। ਨੀਸਾਨੁ ਬਜਾਈ—ਢੇਲ ਵਜਾ ਕੇ, ਲੋਕਾਂ ਦੀ ਨਿੰਦਾ ਵਲੋਂ ਬੇ-ਪਰਵਾਹ  
ਹੋ ਕੇ।3।

ਉਸਤਤਿ—ਸੋਭਾ, ਵਡਿਆਈ। ਸ੍ਰੀਰੰਗੁ—ਪਰਮਾਤਮਾ {Skt.œlrzgan epithet of Vishnu।  
ਸ੍ਰੀ—ਲੱਛਮੀ। ਰੰਗੁ—ਪਿਆਰ। } ਲੱਛਮੀ ਨਾਲ ਪਿਆਰ ਕਰਨ ਵਾਲਾ। ਭੇਟਲ—ਮਿਲ ਪਿਆ  
ਹੈ।4।

ਅਰਥ:- ਮੇਰਾ ਤਨ ਅਤੇ ਮੇਰਾ ਮਨ ਮੇਰੇ ਪਿਆਰੇ ਪ੍ਰਭੂ ਜੇਗੇ ਹੋ ਚੁਕੇ ਹਨ, ਹੁਣ ਜਗਤ ਬੇ-ਸ਼ੱਕ  
ਮੈਨੂੰ ਭੈੜਾ ਆਖੀ ਜਾਏ (ਨਾ ਮੇਰੇ ਕੰਨ ਇਹ ਨਿੰਦਾ ਸੁਣਨ ਦੀ ਪਰਵਾਹ ਕਰਦੇ ਹਨ; ਨਾ ਮੇਰਾ ਮਨ  
ਨਿੰਦਾ ਸੁਣ ਕੇ ਦੁਖੀ ਹੁੰਦਾ ਹੈ)।1। ਰਹਾਉ।

(ਮੈਂ ਆਪਣੇ ਪ੍ਰਭੂ-ਪਤੀ ਦੀ ਨਾਰ ਬਣ ਚੁੱਕੀ ਹਾਂ) ਪ੍ਰਭੂ ਮੇਰਾ ਖਸਮ ਹੈ ਤੇ ਮੈਂ (ਉਸ ਦੀ ਖਾਤਰ)  
ਕਮਲੀ ਹੋ ਰਹੀ ਹਾਂ, ਉਸ ਨੂੰ ਮਿਲਣ ਲਈ ਮੈਂ (ਭਗਤੀ ਤੇ ਭਲੇ ਗੁਣਾਂ ਦੇ) ਸੁਹਣੇ ਸੁਹਣੇ ਸਿੰਗਾਰ  
ਕਰ ਰਹੀ ਹਾਂ।1।

(ਕੋਈ ਨਿੰਦਾ ਪਿਆ ਕਰੇ) ਕਿਸੇ ਨਾਲ ਝਗੜਾ ਕਰਨ ਦੀ ਲੋੜ ਨਹੀਂ, ਜੀਭ ਨਾਲ ਪ੍ਰਭੂ ਦੇ ਨਾਮ ਦਾ

ਸ੍ਰੇਸ਼ਟ ਅੰਮ੍ਰਿਤ ਪੀਣਾ ਚਾਹੀਦਾ ਹੈ।<sup>2</sup>

ਹੁਣ ਹਿਰਦੇ ਵਿਚ ਪ੍ਰਭੂ ਨਾਲ ਜਾਣ-ਪਛਾਣ ਕਰ ਕੇ (ਮੇਰੇ ਅੰਦਰ) ਅਜਿਹੀ ਹਾਲਤ ਬਣ ਗਈ ਹੈ ਕਿ ਮੈਂ ਲੋਕਾਂ ਦੀ ਨਿੰਦਾ ਵਲੋਂ ਬੇ-ਪਰਵਾਹ ਹੋ ਕੇ ਆਪਣੇ ਪ੍ਰਭੂ ਨੂੰ ਮਿਲ ਰਹੀ ਹਾਂ।<sup>3</sup>

ਕੋਈ ਮਨੁੱਖ ਮੈਨੂੰ ਚੰਗਾ ਆਖੇ, ਚਾਹੇ ਕੋਈ ਮੰਦਾ ਆਖੇ (ਇਸ ਗੱਲ ਦੀ ਮੈਨੂੰ ਪਰਵਾਹ ਨਹੀਂ ਰਹੀ), ਮੈਨੂੰ ਨਾਮੇ ਨੂੰ (ਲੱਛਮੀ ਦਾ ਪਤੀ) ਪਰਮਾਤਮਾ ਮਿਲ ਪਿਆ ਹੈ।<sup>4</sup> 4।

ਸ਼ਬਦ ਦਾ ਭਾਵ:- ਪ੍ਰੀਤ ਦਾ ਸਰੂਪ—ਤਨ ਤੇ ਮਨ ਪਿਆਰ ਵਿਚ ਇਤਨੇ ਮਸਤ ਹੋ ਜਾਣ ਕਿ ਕੋਈ ਚੰਗਾ ਕਹੇ ਭੈੜਾ ਕਹੇ, ਇਸ ਗੱਲ ਦੀ ਪਰਵਾਹ ਹੀ ਨਾ ਰਹੇ। ਨਾ ਕੰਨ ਨਿੰਦਾ ਸੁਣਨ ਦੀ ਪਰਵਾਹ ਕਰਨ, ਨਾ ਮਨ ਨਿੰਦਾ ਸੁਣ ਕੇ ਦੁਖੀ ਹੋਵੇ।